

TODAY'S HUKAMNAMA FROM SRI DARBAR SAHIB, Sri Amritsar.

[June 10th, 2025 - Tuesday - 04:30 AM. IST]

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈਂ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ
ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ
ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ
ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਬਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ
॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ
ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ
ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ
ਪਾਤਿਸਾਹ ॥੪॥੨॥੧੩॥

ਮੰਗਲਵਾਰ, ੨੮ ਜੇਨ (ਸੰਮਤ ੫੫੭ ਨਾਨਕਸ਼ਾਹੀ) ੧੦ ਜੂਨ, ੨੦੨੫ (ਅੰਗ: ੬੨੦)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੪ ॥

ਹੇ ਮੇਰੇ ਪਾਤਿਸ਼ਾਹ ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ ! ਮੇਰੇ ਦਿਲ
ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ ? । ਰਹਾਉ । ਹੇ ਮੇਰੇ ਪਾਤਿਸ਼ਾਹ ! ਤੂੰ ਸਦਾ ਕਾਇਮ
ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ
ਉਣਤਾ ਨਹੀਂ) । ਹੇ ਪਾਤਿਸ਼ਾਹ ! (ਸਾਰੇ ਸੰਸਾਰ ਵਿਚ ਤੈਬੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ
ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ
ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ
ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਬੋਂ ਆਕੀ ਕੋਈ
ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ
ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ
ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ ! ਹੇ ਮੇਰੇ ਪਿਆਰੇ ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ
ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੨।੧੩।

English Translation:

DHANAASAREE, FOURTH MEHL:

O my King, beholding the Blessed Vision of the Lord's Darshan, I am at peace. You alone
know my inner pain, O King; what can anyone else know? || Pause || O True Lord and
Master, You are truly my King; whatever You do, all that is True. Who should I call a liar?
There is no other than You, O King. || 1 || You are pervading and permeating in all; O
King, everyone meditates on You, day and night. Everyone begs of You, O my King; You
alone give gifts to all. || 2 || All are under Your Power, O my King; none at all are beyond
You. All beings are Yours—You belong to all, O my King. All shall merge and be absorbed
in You. || 3 || You are the hope of all, O my Beloved; all meditate on You, O my King. As
it pleases You, protect and preserve me, O my Beloved; You are the True King of Nanak. ||
4 || 7 || 13 ||